

ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੁੰਡਹਿ ਕਾਗ ॥

Fareed, my withered body has become a skeleton; the crows are pecking at my palms.

ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥

Even now, God has not come to help me; behold, this is the fate of all mortal beings. ||90||

ਕਾਗਾ ਕਰੰਗ ਢੰਢੇਲਿਆ ਸਗਲਾ ਖਾਇਆ ਮਾਸੁ ॥

The crows have searched my skeleton, and eaten all my flesh.

ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥

But please do not touch these eyes; I hope to see my Lord. ||91||

ਕਾਗਾ ਚੁੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥

O crow, do not peck at my skeleton; if you have landed on it, fly away.

ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥

Do not eat the flesh from that skeleton, within which my Husband Lord abides. ||92||